

ਸ੍ਰੋਟੀ : ਬਾਚੁੜੀ

## ਖੇਤੀਬਾੜੀ

ਸਮਾਂ : 3 ਘੰਟੇ

ਸਮਾਂ : 3 ਘੰਟੇ

ਲਿਖਤੀ : 70 ਅੰਕ

ਪ੍ਰਯੋਗੀ : 25 ਅੰਕ

ਆਂਤਰਿਕ ਮੁਲਾਂਕਣ : 05 ਅੰਕ

ਪਾਠਕ੍ਰਮ

### ਲਿਖਤੀ

ਇਕਾਈ ਪਹਿਲੀ

**ਭੂਮੀ ਅਤੇ ਫਸਲ ਪ੍ਰਬੰਧ ਕਿਰਿਆਵਾਂ**

**ਭੂਮੀ ਵਾਧੇ ਲਈ ਇੱਕ ਮਾਧਿਅਮ ਵਜੋਂ :** ਜ਼ਰੂਰੀ ਤੱਤ, ਕਾਰਬਨਿਕ ਖਾਦਾਂ, ਰਸਾਇਨਿਕ ਖਾਦਾਂ ਅਤੇ ਜੈਵਿਕ ਖਾਦਾਂ। ਤੇਜ਼ਾਬੀ ਅਤੇ ਖਾਰੀਆਂ ਭੂਮੀਆਂ ਦਾ ਸੁਧਾਰ। ਭੂਮੀ ਦਾ ਖੁਰਨਾ, ਕਾਰਨ ਅਤੇ ਰੋਕਥਾਮ ਦੇ ਉਪਾਅ ਕਰਨਾ। ਫਸਲ ਪ੍ਰਬੰਧ ਕਿਰਿਆਵਾਂ : ਕਣਕ, ਧਾਨ, ਮੱਕੀ, ਨਰਮਾ, ਗੰਨਾ, ਸੂਰਜਮੁਖੀ, ਸਰੋਂ, ਛੋਲੇ, ਮੂੰਗੀ, ਜਵਾਰ, ਬਰਸੀਮ, ਮਟਰ, ਟਮਾਟਰ ਅਤੇ ਬੈਂਗਣ ਦੀਆਂ ਕਿਸਮਾਂ ਦੀ ਚੋਣ, ਭੂਮੀ ਦੀ ਤਿਆਰੀ, ਬੀਜ ਦੀ ਮਾਤਰਾ, ਬਿਜਾਈ ਦਾ ਢੰਗ, ਦੇਸੀ ਅਤੇ ਰਸਾਇਨਿਕ ਖਾਦਾਂ ਦੀ ਵਰਤੋਂ, ਸਿੰਚਾਈ, ਨਦੀਨਾਂ ਦੀ ਰੋਕਥਾਮ, ਕਟਾਈ, ਗਰਾਈ ਅਤੇ ਮੰਡੀਕਰਨ ਕਰਨਾ। ਬੇਰ, ਅਮਰੂਦ ਅਤੇ ਅੰਗੂਹ ਵਰਗੇ ਮਹੱਤਵਪੂਰਨ ਫਲਾਂ ਦੀ ਕਾਸ਼ਤ। ਉਕਤ ਫਸਲਾਂ ਨੂੰ ਲੱਗਣ ਵਾਲੇ ਪ੍ਰਮੁੱਖ ਕੀਤੀਆਂ ਅਤੇ ਬਿਮਾਰੀਆਂ ਦੇ ਲੱਛਣ ਅਤੇ ਇਹਨਾਂ ਦੀ ਰੋਕਥਾਮ ਦੇ ਉਪਾਅ।

ਇਕਾਈ ਦੂਜੀ

**ਪਸੂ ਧਨ ਪਾਲਣ ਅਤੇ ਮੁਰੜੀ ਪਾਲਣ**

**ਪਸੂ ਧਨ ਪਾਲਣ :** ਪਸੂ ਪਾਲਣ ਅਤੇ ਮੁਰੜੀ ਪਾਲਣ ਦੀ ਖੇਤੀਬਾੜੀ ਵਿੱਚ ਭੂਮਿਕਾ। ਦੁਧਾਰੂ ਪਸੂਆਂ ਅਤੇ ਮੁਰੜੀਆਂ ਦੀਆਂ ਨਸਲਾਂ। ਵਪਾਰਕ ਪੱਧਰ ਤੇ ਦੁਧਾਰੂ ਪਸੂ ਅਤੇ ਮੁਰੜੀਆਂ ਪਾਲਣਾ। ਨਵੇਂ ਜੰਮੇ ਕੱਟੜੂ, ਗਰਭਵਤੀ ਪਸੂ ਅਤੇ ਦੁਧਾਰੂ ਪਸੂਆਂ ਦੀ ਸੰਭਾਲ। ਬਣਾਉਟੀ ਗਰਭਦਾਨ, ਗਰਭ ਦੀ ਪਛਾਣ ਅਤੇ ਦੁਧਾਰੂ ਪਸੂਆਂ ਦੇ ਦਿਲ ਦੇ ਰੋਗਾਂ ਦਾ ਪਤਾ ਲਗਾਉਣਾ। ਦੋਗਲਾ ਨਸਲੀ ਕਰਨ। ਦੁਧਾਰੂ ਪਸੂਆਂ ਅਤੇ ਮੁਰੜੀਆਂ ਦੀ ਬਿਮਾਰੀਆਂ : ਮੂੰਹ ਖੁਰ, ਗਲ ਘੋਟੂ, ਲੇਵੇ ਦੀ ਸੋਜ਼, ਪੱਟ ਦੀ ਸੋਜ਼, ਰਾਣੀ ਖੇਤ, ਬਰਡ ਫਲੂ। ਦੁਧਾਰੂ ਪਸੂਆਂ ਦੀ ਖੁਰਾਕ। ਮਨੁੱਖੀ ਖੁਰਾਕ ਵਿੱਚ ਮਾਸ ਅਤੇ ਆਂਡਿਆਂ ਦੀ ਮਹੱਤਤਾ।

ਇਕਾਈ ਤੀਜੀ

**ਖੇਤੀਬਾੜੀ ਜੀਵ ਵਿਗਿਆਨ ਬਨਸਪਤੀ ਵਿਗਿਆਨ**

1. ਅਛੂਵੰਸ਼ਕਿਤਾ ਮੈਡਲ ਦਾ ਅਛੂਵੰਸ਼ਕੀ ਨਿਯਮ।
2. ਇੱਕ ਬੀਜ ਪੱਤਰੀ ਅਤੇ ਦੋ ਬੀਜ ਪੱਤਰੀ ਤਣੇ, ਜੜ੍ਹ ਅਤੇ ਪੱਤੇ ਦੀ ਅੰਦਰੂਨੀ ਸੰਰਚਨਾ ਦਾ ਸਰੀਰਕ ਅਧਿਐਨ।
3. ਸਧਾਰਨ, ਸੰਯੁਕਤ ਅਤੇ ਵਿਸ਼ੇਸ਼ ਪ੍ਰਕਾਰ ਦੇ ਫੁੱਲ ਕ੍ਰਮ।
4. ਪਰਾਗਣ ਦੀਆਂ ਕਿਸਮਾਂ ਅਤੇ ਪਰਾਗਣ ਲਈ ਜ਼ਿੰਮੇਵਾਰ ਸਾਧਨ।
5. ਬੀਜ ਅਤੇ ਫਲ ਦਾ ਨਿਸੇਚਨ ਅਤੇ ਵਿਕਾਸ।
6. ਫਲਾਂ ਦੇ ਪ੍ਰਕਾਰ ਅਤੇ ਬੀਜ ਦਾ ਪਸਾਰ (ਖਿੱਲਰਨਾ)।
7. ਹੇਠ ਲਿਖੇ ਬਰੈਕਟ ਵਿੱਚ ਦਿੱਤੇ ਫੁੱਲਦਾਰ ਪੌਦਿਆਂ ਦੇ ਸਧਾਰਨ ਲੱਛਣ ਅਤੇ ਆਰਥਿਕ ਮਹੱਤਤਾ ਦਾ ਅਧਿਐਨ :
  - (ੴ) ਕਰੂਸੀਫੋਰੀ (ਸਰੋਂ, ਸਲਗਮ)

- (ਅ) ਮਾਲਵੇਸੀ (ਨਰਮਾ, ਭਿੰਡੀ)
- (ਇ) ਰੂਟੇਸੀ (ਨਿੱਬੂ ਜਾਤੀ, ਕੜੀ ਪੱਤਾ)
- (ਸ) ਪੈਪਲਿਓਨੇਸੀ (ਮਿੱਠਾ ਮਟਰ, ਮਟਰ)
- (ਹ) ਰੋਜ਼ੇਸੀ (ਗੁਲਾਬ, ਆਲੂ ਬੁਖਾਰਾ)
- (ਕ) ਸੋਲੇਨੇਸੀ (ਪਿਟੂਨੀਆ, ਆਲੂ)
- (ਖ) ਕੁਕਰਬਿਟੇਸੀ (ਤੌਰੀ, ਕੱਦੂ)
- (ਗ) ਗ੍ਰੋਮਿਨੀ (ਜਵੀਂ, ਕਣਕ)

8. ਪ੍ਰਕਾਸ਼ ਸੰਸਲੇਸ਼ਣ, ਸਾਹ ਕਿਰਿਆ ਅਤੇ ਵਾਸ਼ਪ ਉਤਸਰਜਨ ਬਾਰੇ ਸੰਖੇਪ ਜਾਣਕਾਰੀ ।

### ਇਕਾਈ ਚੇਥੀ

#### ਖੇਤੀਬਾੜੀ ਜੀਵ ਵਿਗਿਆਨ ਜੰਤੂ ਵਿਗਿਆਨ

1. ਜਾਣਪਛਾਣ : ਜੰਤੂ ਵਿਗਿਆਨ, ਸਜੀਵ ਵਸਤੂਆਂ ਦੇ ਲੱਛਣ, ਡੀ. ਐਨ. ਏ., ਆਰ. ਐਨ. ਏ., ਐਨਜਾਈਮਾਂ ਅਤੇ ਹਾਰਮੇਨਾਂ ਬਾਰੇ ਮੁੱਢਲੀ ਜਾਣਕਾਰੀ ।
2. ਜੰਤੂਆਂ ਦਾ ਵਿਗਿਆਨਕ ਨਾਮਕਰਨ ਅਤੇ ਵਰਗੀਕਰਨ ਦੇ ਸਿਧਾਂਤ । ਜੀਵਨ ਦੀ ਮੂਲ ਉਤਪੱਤੀ । ਵਿਕਾਸ ਦੇ ਸਿਧਾਂਤ ਅਤੇ ਪ੍ਰਮਾਣ ।
3. ਬਣਧਾਰੀ ਪਸੂਆਂ ਦੇ ਆਮ ਲੱਛਣ । ਖਰਗੋਸ਼ ਦੀ ਮੁੱਢਲੀ ਕਿਰਿਆਤਮਿਕ ਸਰੀਰਕ ਬਣਤਰ ਵਿਸ਼ੇਸ਼ ਰੂਪ ਵਿੱਚ ਪਾਚਨ, ਸਾਹ, ਲਹੂਰੋੜ ਅਤੇ ਮੁੱਤਰ ਪ੍ਰਾਣੀ ਬਾਰੇ ਜਾਣਕਾਰੀ ।
4. ਕੀਤੇ (ਕੀਟਾਂ) ਦਾ ਵਾਧਾ ਅਤੇ ਵਿਕਾਸ । ਘਾਹ ਦੇ ਟਿੱਡੇ ਦੀ ਸਰੀਰਕ ਬਣਤਰ ਦਾ ਅਧਿਐਨ ਕਰਨਾ ।
5. ਖੇਤੀ ਲਈ ਆਰਥਿਕ ਮਹੱਤਤਾ ਰੱਖਣ ਵਾਲੇ ਪਸੂਆਂ ਬਾਰੇ ਅਧਿਐਨ ਕਰਨਾ ।

### ਪ੍ਰਯੋਗੀ

#### ਭਾਗ (ੳ)

#### ਭੂਮੀ ਅਤੇ ਫਸਲ ਪ੍ਰਬੰਧ ਕਿਰਿਆਵਾਂ, ਪਸੂ ਪਾਲਣ ਅਤੇ ਮੁਰਗੀ ਪਾਲਣ

1. ਪ੍ਰਮੁੱਖ ਫਸਲਾਂ ਦੀ ਬਿਜਾਈ ਲਈ ਕਿਆਰੀ ਤਿਆਰ ਕਰਨਾ ।
2. ਨਦੀਨਾਂ ਦੀ ਰੋਕਖਾਮ ਦੀਆਂ ਵਿਧੀਆਂ ।
3. ਸਿੰਚਾਈ ਦੀਆਂ ਵਿਧੀਆਂ ।
4. ਰਸਾਇਣਿਕ ਖਾਦਾਂ ਦੀਆਂ ਕਿਸਮਾਂ ਅਤੇ ਇਹਨਾਂ ਦੀ ਵਰਤੋਂ ।
5. ਰੂੜੀ ਦੀ ਖਾਦ ਅਤੇ ਇਸ ਦੇ ਤਿਆਰ ਕਰਨ ਦਾ ਢੰਗ ।
6. ਵੱਖ-ਵੱਖ ਫਸਲਾਂ ਦੇ ਪ੍ਰਮੁੱਖ ਕੀਤ੍ਰਿਆਂ ਅਤੇ ਬਿਮਾਰੀਆਂ ਦੀ ਪਛਾਣ ਕਰਨਾ ।
7. ਬਾਗਬਾਨੀ ਅਧੀਨ ਪੋਦਿਆਂ ਦੀ ਸਿਧਾਈ ਅਤੇ ਛੰਗਾਈ ਕਰਨਾ, ਖਾਦ ਦੇਣਾ ਅਤੇ ਸਿੰਚਾਈ ਕਰਨਾ ।
8. ਪਸੂ ਪਾਲਣਾ ।
9. ਮੁਰਗੀਆਂ ਪਾਲਣਾ ।
10. ਦੁਧਾਰੂ ਪਸੂਆਂ ਦੀ ਚੋਣ ਕਰਨਾ ।
11. ਫਲਾਂ ਨੂੰ ਸੁਰੱਖਿਅਤ ਸਾਂਭਣਾ ।
12. ਖੇਤੀ ਦੇ ਰਿਕਾਰਡ ਦੀ ਸੰਭਾਲ ਅਤੇ ਇਸ ਦੀ ਵਰਤੋਂ ।

## ਭਾਗ (ਆ)

### ਖੇਤੀਬਾੜੀ ਜੀਵ ਵਿਗਿਆਨ

#### ਬਨਸਪਤੀ ਵਿਗਿਆਨ :

1. ਸਥਾਈ ਸਲਾਈਡਾਂ ਰਾਹੀਂ ਇੱਕ ਬੀਜ ਪੱਤਰੀ ਅਤੇ ਦੋ ਬੀਜ ਪੱਤਰੀ ਤਣੇ, ਜੜ ਅਤੇ ਪੱਤੇ ਦੀ ਬਣਤਰ ਦਾ ਅਧਿਐਨ ਕਰਨਾ ।
2. ਵੱਖ-ਵੱਖ ਫੁੱਲ ਕ੍ਰਮ ਦੇ ਨਮੂਨਿਆਂ ਦੀ ਪਛਾਣ ਅਤੇ ਅਧਿਐਨ ਕਰਨਾ ।
3. ਵੱਖ-ਵੱਖ ਕਿਸਮਾਂ ਦੇ ਫਲਾਂ ਦੇ ਨਮੂਨਿਆਂ ਦੀ ਪਛਾਣ ਅਤੇ ਅਧਿਐਨ ਕਰਨਾ ।
4. ਲਿਖਤੀ ਪਾਠਕ੍ਰਮ ਅਨੁਸਾਰ ਵੱਖ-ਵੱਖ ਕੁੱਲ ਦੇ ਪੋਦਿਆਂ/ਪੋਦਿਆਂ ਦੇ ਭਾਗਾਂ ਦੀ ਪਛਾਣ ਅਤੇ ਅਧਿਐਨ ਕਰਨਾ ।
5. ਪ੍ਰਕਾਸ਼ ਸੰਸਲੇਸ਼ਨ, ਸਾਹ ਕਿਰਿਆ ਅਤੇ ਵਾਸਪ ਉਤਸਰਜਨ ਸਬੰਧੀ ਵੱਖਵੱਖ ਪ੍ਰਯੋਗ ਕਰਨਾ ।

#### ਜੰਤੂ ਵਿਗਿਆਨ :

1. ਖੇਤੀਬਾੜੀ ਵਿੱਚ ਪਸੂਆਂ ਦੀ ਆਰਥਿਕ ਮਹੱਤਤਾ ਬਾਰੇ ਜਾਣਕਾਰੀ ।
2. ਸੰਯੁਕਤ ਟਿਸੂਆਂ ਅਤੇ ਅੰਗਾਂ ਦਾ ਤੰਤੂ ਵਿਗਿਆਨ ਅਨੁਸਾਰ ਸਲਾਈਡਾਂ ਰਾਹੀਂ ਅਧਿਐਨ ਕਰਨਾ ।
3. ਮਾਡਲ ਰਾਹੀਂ ਥਣ ਧਾਰੀ ਜੀਵ ਦੀ ਅੱਖ ਅਤੇ ਦਿਲ ਸਬੰਧੀ ਅਧਿਐਨ ਕਰਨਾ ।
4. ਮਾਡਲ/ਚਾਰਟ ਰਾਹੀਂ ਖਰਗੋਸ਼ ਦੀਆਂ ਵੱਖ-ਵੱਖ ਪ੍ਰਣਾਲੀਆਂ ਬਾਰੇ ਅਧਿਐਨ ਕਰਨਾ ।
5. ਫਸਲਾਂ ਦੇ ਪ੍ਰਸੁੱਖ ਕੀਤਿਆਂ ਅਤੇ ਰੋਗਾਂ ਦੀ ਪਛਾਣ ਕਰਨਾ ।